

ਰਾਜਨ ਕਉਨੁ ਤੁਮਾਰੈ ਆਵੈ ॥

O king, who will come to you?

ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥

I have seen such love from Bidur, that the poor man is pleasing to me.

||1||Pause||

ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥

Gazing upon your elephants, you have gone astray in doubt; you do not know the Great Lord God.

ਤੁਮਰੋ ਦੂਧੁ ਬਿਦਰ ਕੋ ਪਾਨੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥

I judge Bidur's water to be like ambrosial nectar, in comparison with your milk. ||1||

ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥

I find his rough vegetables to be like rice pudding; the night of my life passes singing the Glorious Praises of the Lord.

ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥

Kabeer's Lord and Master is joyous and blissful; He does not care about anyone's social class. ||2||9||